

ਰਾਗੁ ਮਲਾਰ ਮਹਲਾ ੪ ਘਰੁ ੧ ਚਉਪਦੇ

Raag Malaar, Fourth Mehl, First House, Chau-Padas:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਅਨਦਿਨੁ ਹਰਿ ਹਰਿ ਧਿਆਇਓ ਹਿਰਦੈ ਮਤਿ ਗੁਰਮਤਿ ਦੁਖ ਵਿਸਾਰੀ ॥

Night and day, I meditate on the Lord, Har, Har, within my heart; through the Guru's Teachings, my pain is forgotten.

ਸਭ ਆਸਾ ਮਨਸਾ ਬੰਧਨ ਤੁਟੇ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥

The chains of all my hopes and desires have been snapped; my Lord God has showered me with His Mercy. ||1||

ਨੈਨੀ ਹਰਿ ਹਰਿ ਲਾਗੀ ਤਾਰੀ ॥

My eyes gaze eternally on the Lord, Har, Har.

ਸਤਿਗੁਰੁ ਦੇਖਿ ਮੇਰਾ ਮਨੁ ਬਿਗਸਿਓ ਜਨੁ ਹਰਿ ਭੇਟਿਓ ਬਨਵਾਰੀ ॥੧॥ ਰਹਾਉ ॥

Gazing on the True Guru, my mind blossoms forth. I have met with the Lord, the Lord of the World. ||1||Pause||

ਜਿਨਿ ਐਸਾ ਨਾਮੁ ਵਿਸਾਰਿਆ ਮੇਰਾ ਹਰਿ ਹਰਿ ਤਿਸ ਕੈ ਕੁਲਿ ਲਾਗੀ ਗਾਰੀ ॥

One who forgets such a Name of the Lord, Har, Har - his family is dishonored.

ਹਰਿ ਤਿਸ ਕੈ ਕੁਲਿ ਪਰਸੂਤਿ ਨ ਕਰੀਅਹੁ ਤਿਸੁ ਬਿਧਵਾ ਕਰਿ ਮਹਤਾਰੀ ॥੨॥

His family is sterile and barren, and his mother is made a widow. ||2||

ਹਰਿ ਹਰਿ ਆਨਿ ਮਿਲਾਵਹੁ ਗੁਰੁ ਸਾਧੂ ਜਿਸੁ ਅਹਿਨਿਸਿ ਹਰਿ ਉਰਿ ਧਾਰੀ ॥

O Lord, let me meet the Holy Guru, who night and day keep the Lord enshrined in his heart.

ਗੁਰਿ ਡੀਠੈ ਗੁਰ ਕਾ ਸਿਖੁ ਬਿਗਸੈ ਜਿਉ ਬਾਰਿਕੁ ਦੇਖਿ ਮਹਤਾਰੀ ॥੩॥

Seeing the Guru, the Gursikh blossoms forth, like the child seeing his mother. ||3||

ਧਨ ਪਿਰ ਕਾ ਇਕ ਹੀ ਸੰਗਿ ਵਾਸਾ ਵਿਚਿ ਹਉਮੈ ਭੀਤਿ ਕਰਾਰੀ ॥

The soul-bride and the Husband Lord live together as one, but the hard wall of egotism has come between them.

ਗੁਰਿ ਪੂਰੈ ਹਉਮੈ ਭੀਤਿ ਤੇਰੀ ਜਨ ਨਾਨਕ ਮਿਲੇ ਬਨਵਾਰੀ ॥੪॥੧॥

The Perfect Guru demolishes the wall of egotism; servant Nanak has met the Lord, the Lord of the World. ||4||1||